

ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ ਸਿ), ਪੰਜਾਬ, ਐਸ.ਏ.ਐਸ ਨਗਰ

ਹੁਕਮ :: (54043 ਸਰ) 13/192-17 ਅ-4(1) (ਕੋ:ਸ-4)

ਮਿਤੀ, ਐਸ.ਏ.ਐਸ.ਨਗਰ :: 23-10-17

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇ-ਸਮੇ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ਕਰਮਚਾਰੀ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੇਠਾਂ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ:-

ਨਾਮ, ਅਹੁਦਾ	ਰਕਮ	ਰੋਗੀ ਦਾ ਨਾਮ	ਕਰਮਚਾਰੀ ਨਾਲ ਰਿਸ਼ਤਾ	ਇਲਾਜ ਦਾ ਸਮਾਂ
ਸ੍ਰੀ ਸੋਮ ਲਾਲ, ਰਿਟਾ: ਡੀ.ਪੀ.ਈ., ਸਸਸਸ ਨੀਲੋਵਾਲ, ਜਿਲ੍ਹਾ ਸੰਗਰੂਰ	ਰੁ:-3,42,354 /- (ਸਿਰਫ ਤਿੰਨ ਲੱਖ ਬਿਆਲੀ ਹਜ਼ਾਰ ਤਿੰਨ ਸੌ ਚੁਰੰਜਾ ਰੁਪਏ)	ਸ਼੍ਰੀਮਤੀ ਸ਼ਬੀ ਪ੍ਰਭਾ	ਪਤਨੀ	ਮਿਤੀ 27-06-15 ਤੋਂ ਮਿਤੀ 28-07-15 ਤੱਕ ਬਾਲਾ ਜੀ ਐਕਸ਼ਨ ਮੈਡੀਕਲ ਇੰਸਟੀਚਿਊਟ ਨਵੀਂ ਦਿੱਲੀ

ਸ਼ਰਤਾਂ:-

1. ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਜਿਲ੍ਹਾ ਸਿੱਖਿਆ ਅਫਸਰ (ਸੈ:ਸਿ:)/ਸਕੂਲ ਮੁਖੀ ਆਪਣੀ ਪੱਧਰ ਤੇ ਕਰਨਗੇ।
2. ਕਿ ਕਲੇਮ ਕਿਸੇ ਪ੍ਰਾਈਵੇਟ/ਸਰਕਾਰੀ ਬੀਮਾ ਕੰਪਨੀ ਪਾਸੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੁਬੰਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾ ਹੋਣ ਦੀ ਸੂਰਤ ਵਿਚ ਡਾਇਰੈਕਟੋਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ "2235-ਸੋਸਲ ਸਕਿਊਰਟੀ ਐਂਡ ਵੈਲਫੇਅਰ ਟੂ ਪੈਨਸ਼ਨਰਜ਼-60 ਅਦਰ ਸੋਸ਼ਲ ਸਕਿਊਰਟੀ ਐਂਡ ਵੈਲਫੇਅਰ-200 ਅਦਰ ਪ੍ਰੋਗਰਾਮ ਰੀਇਬਰਸਮੈਂਟ ਆਫ ਮੈਡੀਕਲ ਐਕਸਪੈਡੀਚਰ ਟੂ ਪੈਨਸ਼ਨਰਜ਼-03-ਰੀਇਬਰਸਮੈਂਟ ਆਫ ਮੈਡੀਕਲ ਐਕਸਪੈਡੀਚਰ ਟੂ ਪੰਜਾਬ ਗੋਰਮਿੰਟ ਪੈਨਸ਼ਨਰਜ਼ ਸਾਲ 2017-18 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।


ਪਰਮਜੀਤ ਸਿੰਘ, ਪੀ.ਸੀ.ਐਸ
ਡਾਇਰੈਕਟਰ ਸਿੱਖਿਆ ਵਿਭਾਗ(ਸੈ:ਸਿ) ਪੰਜਾਬ।

ਪਿਠ ਅੰਕਣ ਨੰ: ਉਕਤ 13660-63

ਮਿਤੀ, ਐਸ.ਏ.ਐਸ ਨਗਰ :- 26/10/17

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

- | | |
|---------|--|
| ਰਜਿਸਟਰਡ | <ol style="list-style-type: none"> 1. ਮਹਾਂਲੇਖਾਕਾਰ, ਪੰਜਾਬ, ਚੰਡੀਗੜ੍ਹ। 2. ਜ਼ਿਲ੍ਹਾ ਸਿੱਖਿਆ ਅਫਸਰ (ਸੈਸਿ) ਸੰਗਰੂਰ ਨੂੰ ਉਨ੍ਹਾਂ ਦੇ ਪੱਤਰ ਨੰ: ਲੋ-5/2017/272 ਮਿਤੀ 10.08.17 ਦੇ ਸਬੰਧ ਵਿਚ ਭੇਜ ਕੇ ਲਿਖਿਆ ਜਾਂਦਾ ਹੈ ਕਿ ਇਸ ਕਲੇਮ ਦੀ ਅਦਾਇਗੀ ਸਬੰਧਤ ਨੂੰ ਤੁਰੰਤ ਕੀਤੀ ਜਾਵੇ। ਨੱਥੀ ਮੈਡੀਕਲ ਬਿਲ(ਅਸਲ) 3. ਜ਼ਿਲਾ ਖਜਾਨਾ ਅਫਸਰ, ਸੰਗਰੂਰ। 4. ਪ੍ਰਿੰਸੀਪਲ/ਮੁੱਖਅਧਿਆਪਕ, ਸਸਸਸ ਨੀਲੋਵਾਲ, ਜਿਲ੍ਹਾ ਸੰਗਰੂਰ ਨੂੰ ਭੇਜ ਕੇ ਲਿਖਿਆ ਜਾਂਦਾ ਹੈ ਕਿ ਇਸ ਮੰਜ਼ੂਰੀ ਦੀ ਕਾਪੀ ਸਬੰਧਤ ਦੇ ਘਰ ਦੇ ਪਤੇ ਤੇ ਭੇਜਣਾ ਯਕੀਨੀ ਬਣਾਇਆ ਜਾਵੇ। |
|---------|--|


 (ਬਲਜਿੰਦਰ ਕੌਰ)
 ਸੁਪਰਡੈਂਟ ਕੋਆਰਡੀਨੇਸ਼ਨ ਸ਼ਾਖਾ

ਇਸ ਦਫਤਰ ਦੇ ਹੁਕਮ ਨੰ: (21435 ਸਰ) 13/100-17 ਅ-4(4) (ਕੋ:ਸੈਲ-3)/7991-94 ਮਿਤੀ 17.05.17/08.06.17 ਦੇ ਅਧਿਲਿਖਤ ਵਿੱਚ ।

ਹੁਕਮ :: (1652 ਅ-4) 13/100-17 ਅ-4(4) (ਕੋ:ਸੈਲ-3)

ਮਿਤੀ, ਐਸ.ਏ.ਐਸ. ਨਗਰ :: 24-10-17

ਹੇਠ ਲਿਖੇ ਕਰਮਚਾਰੀ ਨੂੰ ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇ-ਸਮੇ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੇਠਾਂ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ।

ਨਾਮ, ਅਹੁਦਾ	ਰਕਮ	ਰੋਗੀ ਦਾ ਨਾਮ	ਕਰਮਚਾਰੀ ਨਾਲ ਰਿਸ਼ਤਾ	ਇਲਾਜ ਦਾ ਸਮਾਂ
ਸ਼੍ਰੀ ਸੋਹਣ ਸਿੰਘ ਨਿਰਫਲ, ਰਿਟਾ: ਸ.ਸ. ਮਾਸਟਰ, ਸ.ਸ.ਸ.ਸ ਮਨੌਲੀ, ਐਸ.ਏ.ਐਸ. ਨਗਰ। ਬੈਂਕ ਖਾਤਾ ਨੰ:10004081562 ਆਈ.ਐਫ.ਐਸ.ਸੀ.ਕੋਡ- ਐਸ.ਬੀ.ਆਈ.ਐਨ.0050668 ਬੈਂਕ ਦਾ ਨਾਂ- ਸਟੇਟ ਬੈਂਕ ਆਫ ਇੰਡੀਆ, ਫੇਜ਼-10, ਮੋਹਾਲੀ। ਪੀ.ਪੀ.ਓ ਨੰ:99434/ਪੰਜਾਬ	ਰੁ:-17,000/- (ਰੁਪਏ ਸਤਾਰਾਂ ਹਜ਼ਾਰ ਸਿਰਫ)	ਸ਼੍ਰੀ ਸੋਹਣ ਸਿੰਘ ਨਿਰਫਲ	ਖੁਦ	ਮਿਤੀ 23-02-17 ਤੋਂ 23-02-17 ਤੱਕ ਪੀ.ਜੀ.ਆਈ, ਚੰਡੀਗੜ੍ਹ।

ਸ਼ਰਤਾਂ:-

1. ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਸ਼ਾਖਾ/ ਡੀ.ਡੀ.ਓ ਆਪਣੇ ਪੱਧਰ ਤੇ ਕਰਨਗੇ।
2. ਕਿ ਸਬੰਧਤ ਵੱਲੋਂ ਕਿਸੇ ਸਰਕਾਰੀ/ ਪ੍ਰਾਇਵੇਟ ਬੀ ਮਾ ਕੰਪਨੀ ਤੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੁਬੰਧਤ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਜ਼ਿਲਾ ਸਿਖਿਆ ਅਫਸਰ/ ਡੀ.ਡੀ.ਓ ਡਾਇਰੈਕਟਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਵੰਡ ਉਪਲੱਬਧ ਕਰਵਾਉਣਾ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ "2235-ਸੋਸਲ ਸਕਿਊਰਟੀ ਐਂਡ ਵੈਲਫੇਅਰ ਟੂ ਪੈਨਸ਼ਨਰਜ਼-60 ਅਦਰ ਸੋਸਲ ਸਕਿਊਰਟੀ ਐਂਡ ਵੈਲਫੇਅਰ-200 ਅਦਰ ਪ੍ਰੋਗਰਾਮ ਗੇਇਬਰਸਮੈਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੈਨਸ਼ਨਰਜ਼-03-ਗੇਇਬਰਸਮੈਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੰਜਾਬ ਗੋਰਮਿੰਟ ਪੈਨਸ਼ਨਰਜ਼ ਸਾਲ 2017-18 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।

ਪਰਮਜੀਤ ਸਿੰਘ, ਪੀ.ਸੀ.ਐਸ

ਡਾਇਰੈਕਟਰ ਸਿੱਖਿਆ ਵਿਭਾਗ(ਸੈ:ਸਿ) ਪੰਜਾਬ।

ਪਿੱਠ ਅੰਕਣ ਨੰ: ਉਕਤ 13664-67

ਮਿਤੀ :- 26/10/17

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

1. ਮਹਾਂਲੇਖਾਕਾਰ, ਪੰਜਾਬ, ਚੰਡੀਗੜ੍ਹ।
2. ਜ਼ਿਲਾ ਖਜਾਨਾ ਅਫਸਰ, ਪੰਜਾਬ, ਚੰਡੀਗੜ੍ਹ।
3. ਸੁਪਰਡੈਂਟ ਸੇਵਾਵਾਂ-2 ਸ਼ਾਖਾ (ਵਾਧੂ ਕਾਪੀ ਸਮੇਤ) (ਅਸਲ ਮੈਡੀਕਲ ਬਿਲ ਤੇ ਸਹਿਪੱਤਰ ਨੱਥੀ ਹਨ) ਭੇਜਕੇ ਲਿਖਿਆ ਜਾਂਦਾ ਹੈ ਕਿ ਇਸ ਕਲੇਮ ਦੀ ਸਬੰਧਤ ਨੂੰ ਤੁਰੰਤ ਅਦਾਇਗੀ ਕੀਤੀ ਜਾਵੇ।
4. ਸ਼੍ਰੀ ਸੋਹਣ ਸਿੰਘ ਨਿਰਫਲ, ਰਿਟਾ: ਸ.ਸ. ਮਾਸਟਰ, ਪੁੱਤਰ ਸ਼੍ਰੀ ਕਿਰਪਾ ਸਿੰਘ, ਮਕਾਨ ਨੰ: 500, ਫੇਜ਼-10, ਐਸ.ਏ.ਐਸ. ਨਗਰ।

ਜਸਜੀਤ ਕੌਰ
26.10.17

ਸਹਾਇਕ ਡਾਇਰੈਕਟਰ ਕੋਆਰਡੀਨੇਸ਼ਨ ਸ਼ਾਖਾ
Neh

ਦਫਤਰ ਡਾਇਰੈਕਟਰ ਸਿਖਿਆ ਵਿਭਾਗ (ਸੈ ਸਿ), ਪੰਜਾਬ

ਹੁਕਮ :: (47992 ਸਰਰ) 13/116-17 ਅ4(4) (ਕੋ:ਸੈਲ-2)

ਮਿਤੀ, ਐਸ.ਏ.ਐਸ. ਨਗਰ :: 04-10-17

ਹੇਠ ਲਿਖੇ ਕਰਮਚਾਰੀ ਨੂੰ ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇ-ਸਮੇ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੇਠਾਂ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ।

ਨਾਮ, ਅਹੁਦਾ	ਰਕਮ	ਰੋਗੀ ਦਾ ਨਾਮ	ਕਰਮਚਾਰੀ ਨਾਲ ਰਿਸ਼ਤਾ	ਇਲਾਜ ਦਾ ਸਮਾਂ
ਸ਼੍ਰੀਮਤੀ ਅਰੁਣਾ ਕੁਮਾਰੀ, ਰਿਟਾ: ਲੈਕ., ਸ.ਸ.ਸ. ਲਾਲਝੂ, ਐਸ.ਏ.ਐਸ. ਨਗਰ। ਬੈਂਕ ਖਾਤਾ ਨੰ: 65073959730 ਆਈ.ਐਫ.ਐਸ.ਸੀ.ਕੋਡ-ਐਸ.ਬੀ.ਆਈ.ਅ ਨ.0050022 ਬੈਂਕ ਦਾ ਨਾਂ:- ਸਟੇਟ ਬੈਂਕ ਆਫ ਇੰਡਿਆ, ਡੇਰਾਬਸੀ, ਐਸ.ਏ.ਐਸ. ਨਗਰ। ਪੀ.ਪੀ.ਓ ਨੰ:242877/ਪੰਜਾਬ	ਰੁ:-1,06,900/- (ਇੱਕ ਲੱਖ ਛੇ ਹਜ਼ਾਰ ਨੌਂ ਸੌ ਸਿਰਫ)	ਸ਼੍ਰੀਮਤੀ ਅਰੁਣਾ ਕੁਮਾਰੀ	ਖੁੱਦ	ਮਿਤੀ 17-04-17 ਤੋਂ 25-04-17 ਤੱਕ ਫੋਰਟਿਸ ਹਸਪਤਾਲ ਮੋਹਾਲੀ

ਸ਼ਰਤਾਂ:-

1. ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਸ਼ਾਖਾ/ ਡੀ.ਡੀ.ਓ ਆਪਣੇ ਪੱਧਰ ਤੇ ਕਰਨਗੇ।
2. ਕਿ ਸਬੰਧਤ ਵੱਲੋਂ ਕਿਸੇ ਸਰਕਾਰੀ/ ਪ੍ਰਾਇਵੇਟ ਬੀ ਮਾ ਕੰਪਨੀ ਤੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੂਬੱਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਜ਼ਿਲਾ ਸਿਖਿਆ ਅਫਸਰ/ ਡੀ.ਡੀ.ਓ ਡਾਇਰੈਕਟੋਰੇਟ ਦੀ ਬਜਾਏ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ "2235-ਸੋਸਲ ਸਕਿਊਰਟੀ ਐਂਡ ਵੈਲਫੇਅਰ ਟੂ ਪੈਨਸ਼ਨਰਜ਼-60 ਅਦਰ ਸੋਸ਼ਲ ਸਕਿਊਰਟੀ ਐਂਡ ਵੈਲਫੇਅਰ-200 ਅਦਰ ਪ੍ਰੋਗਰਾਮ ਗੈਇਬਰਸਮੈਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੈਨਸ਼ਨਰਜ਼-03-ਗੈਇਬਰਸਮੈਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੰਜਾਬ ਗੋਰਮਿਟ ਪੈਨਸ਼ਨਰਜ਼ ਸਾਲ 2017-18 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।

ਪਰਮਜੀਤ ਸਿੰਘ, ਪੀ.ਸੀ.ਐਸ

ਡਾਇਰੈਕਟਰ ਸਿੱਖਿਆ ਵਿਭਾਗ(ਸੈ:ਸਿ) ਪੰਜਾਬ।

ਪਿੱਠ ਅੰਕਣ ਨੰ: ਉਕਤ 13656-59

ਮਿਤੀ :- 26/10/17

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

1. ਮਹਾਂਲੇਖਾਕਾਰ, ਪੰਜਾਬ, ਚੰਡੀਗੜ੍ਹ।
2. ਜ਼ਿਲਾ ਖਜਾਨਾ ਅਫਸਰ, ਪੰਜਾਬ, ਚੰਡੀਗੜ੍ਹ।
3. ਸੁਪਰਡੈਂਟ ਸੇਵਾਵਾਂ-2 ਸ਼ਾਖਾ (ਵਾਯੂ ਕਾਪੀ ਸਮੇਤ) (ਅਸਲ ਮੈਡੀਕਲ ਬਿਲ ਤੇ ਸਹਿਪੱਤਰ ਨੱਥੀ ਹਨ) ਭੇਜਕੇ ਲਿਖਿਆ ਜਾਂਦਾ ਹੈ ਕਿ ਇਸ ਕਲੇਮ ਦੀ ਸਬੰਧਤ ਨੂੰ ਤੁਰੰਤ ਅਦਾਇਗੀ ਕੀਤੀ ਜਾਵੇ।
4. ਸ਼੍ਰੀਮਤੀ ਅਰੁਣਾ ਕੁਮਾਰੀ ਪਤਨੀ ਸ਼੍ਰੀ ਪ੍ਰਭਾਸ ਪਾਰਾਸਰ, ਘਰ ਨੰ:1, ਐਚ.ਬੀ. ਕਲੋਨੀ, ਅੰਬਾਲਾ ਕੋਟ, ਹਰਿਆਣਾ।

ਜਸਕੀਰਤ ਕੌਰ
(ਜਸਕੀਰਤ ਕੌਰ)

ਸਹਾਇਕ ਡਾਇਰੈਕਟਰ ਕੋਆਰਡੀਨੇਸ਼ਨ ਸੈਲ



ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ ਸਿ), ਪੰਜਾਬ

ਹੁਕਮ :: (48029 ਸਰਰ) 6/121-17 ਅ-1(3) (ਕੋ:ਸ-4)

ਮਿਤੀ, ਐਸ.ਏ.ਐਸ.ਨਗਰ :: 04-10-17

ਹੇਠ ਲਿਖੇ ਕਰਮਚਾਰੀ ਨੂੰ ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇ-ਸਮੇ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੇਠਾਂ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ:-

ਨਾਮ, ਅਹੁਦਾ	ਰਕਮ	ਰੋਗੀ ਦਾ ਨਾਮ	ਕਰਮਚਾਰੀ ਨਾਲ ਰਿਸ਼ਤਾ	ਇਲਾਜ ਦਾ ਸਮਾਂ
ਸ਼੍ਰੀ ਬਲਦੇਵ ਕ੍ਰਿਸ਼ਨ, ਰਿਟਾ: ਲੈਕ: ਇਕਨਾਮਿਕਸ, ਸਸਸਸ ਪੁਰਖਾਲੀ, ਜ਼ਿਲ੍ਹਾ ਰੂਪਨਗਰ ਬੈਂਕ ਖਾਤਾ ਨੰ:-10004080079 ਆਈ.ਐਫ.ਐਸ.ਸੀ.ਕੋਡ- ਐਸ.ਬੀ.ਆਈ.ਐਨ.0050668 ਬੈਂਕ ਦਾ ਨਾਂ- ਸਟੇਟ ਬੈਂਕ ਆਫ ਇੰਡੀਆ, ਫੇਜ਼-10, ਮੋਹਾਲੀ ਪੀ.ਪੀ.ਓ ਨੰ: 73459/ਪੰਜਾਬ	ਰੁ:-18,000/- (ਸਿਰਫ ਅਠਾਰਾਂ ਹਜ਼ਾਰ ਰੁਪਏ)	ਸ਼੍ਰੀ ਬਲਦੇਵ ਕ੍ਰਿਸ਼ਨ	ਖੁੱਦ	ਮਿਤੀ 27.07.17 ਤੋਂ ਮਿਤੀ 27.07.17 ਤੱਕ ਪੀ.ਜੀ.ਆਈ ਚੰਡੀਗੜ੍ਹ

ਸ਼ਰਤਾਂ:-

1. ਕਿ ਇਸ ਕਲੇਮ ਦੀ ਦਰੁਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਸ਼ਾਖਾ/ ਡੀ.ਡੀ.ਓ ਆਪਣੇ ਪੱਧਰ ਤੇ ਕਰਨਗੇ।
2. ਕਿ ਸਬੰਧਤ ਵੱਲੋਂ ਕਿਸੇ ਸਰਕਾਰੀ/ ਪ੍ਰਾਇਵੇਟ ਬੀਮਾ ਕੰਪਨੀ ਤੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੁਬੱਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਜ਼ਿਲਾ ਸਿੱਖਿਆ ਅਫਸਰ/ ਡੀ.ਡੀ.ਓ ਡਾਇਰੈਕਟੋਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੈਡ ਉਪਲੱਬਧ ਕਰਵਾਉਣਾ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ "2235-ਸੋਸਲ ਸਕਿਊਰਟੀ ਐਂਡ ਵੈਲਫੇਅਰ ਟੂ ਪੈਨਸ਼ਨਰਜ਼-60 ਅਦਰ ਸੋਸਲ ਸਕਿਊਰਟੀ ਐਂਡ ਵੈਲਫੇਅਰ-200 ਅਦਰ ਪ੍ਰੋਗਰਾਮ ਰੀਇਬਰਸਮੈਂਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੈਨਸ਼ਨਰਜ਼-03-ਰੀਇਬਰਸਮੈਂਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੰਜਾਬ ਗੌਰਮਿਟ ਪੈਨਸ਼ਨਰਜ਼ ਸਾਲ 2017-18 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।

ਪਰਮਜੀਤ ਸਿੰਘ, ਪੀ.ਸੀ.ਐਸ


ਡਾਇਰੈਕਟਰ ਸਿੱਖਿਆ ਵਿਭਾਗ(ਸੈ:ਸਿ) ਪੰਜਾਬ।

ਪਿੱਠ ਅੰਕਣ ਨੰ: ਉਕਤ 13652-55

ਮਿਤੀ :- 26/10/17

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

1. ਮਹਾਂਲੇਖਾਕਾਰ , ਪੰਜਾਬ, ਚੰਡੀਗੜ੍ਹ।
2. ਜ਼ਿਲਾ ਖਜਾਨਾ ਅਫਸਰ, ਪੰਜਾਬ, ਚੰਡੀਗੜ੍ਹ।
3. ਸੁਪਰਡੈਂਟ ਸੇਵਾਵਾਂ-2 ਸ਼ਾਖਾ (ਵਾਧੂ ਕਾਪੀ ਸਮੇਤ) (ਅਸਲ ਮੈਡੀਕਲ ਬਿਲ(ਸਮੇਤ ਫੋਟੋਕਾਪੀ) ਤੇ ਸਹਿਪੱਤਰ ਨੱਥੀ ਹਨ) ਭੇਜਕੇ ਲਿਖਿਆ ਜਾਂਦਾ ਹੈ ਕਿ ਇਸ ਕਲੇਮ ਦੀ ਸਬੰਧਤ ਨੂੰ ਤੁਰੰਤ ਅਦਾਇਗੀ ਕੀਤੀ ਜਾਵੇ।
4. ਸ਼੍ਰੀ ਬਲਦੇਵ ਕ੍ਰਿਸ਼ਨ, ਵਾਸੀ HIG 762-A, ਫੇਜ਼-9, ਮੋਹਾਲੀ।


(ਬਲਜਿੰਦਰ ਕੌਰ)

ਸੁਪਰਡੈਂਟ ਕੋਆਰਡੀਨੇਸ਼ਨ ਸ਼ਾਖਾ